

 Print Page

Sri Guru Granth Sahib

Displaying 1254 of

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧

Raag Malaar Choupadhae Mehalaa 1 Ghar 1

Raag Malaar, Chau-Padas, First Mehl, First House:

ਮਲਾਰ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੨੫੪

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

Ik Oankaar Sath Naam Karathaa Purakh Nirabho Niravair Akaal Moorath Ajoonee Saibhan Gur Prasaadh ||
One Universal Creator God. Truth Is The Name. Creative Being Personified. No Fear. No Hatred. Image Of
The Undying. Beyond Birth. Self-Existent. By Guru's Grace:

ਮਲਾਰ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੨੫੪

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥

Khaanaa Peenaa Hasanaa Sounaa Visar Gaeiaa Hai Maranaa ||

Eating, drinking, laughing and sleeping, the mortal forgets about dying.

ਮਲਾਰ (ਮਃ ੧) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੪

Raag Malar Guru Nanak Dev

ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥

Khasam Visaar Khuaaree Keenee Dhhrig Jeevan Nehee Rehanaa ||1||

Forgetting his Lord and Master, the mortal is ruined, and his life is cursed. He cannot remain forever. ||1||

ਮਲਾਰ (ਮਃ ੧) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੪

Raag Malar Guru Nanak Dev

ਪ੍ਰਾਣੀ ਏਕੋ ਨਾਮੁ ਧਿਆਵਹੁ ॥

Praanee Eaeko Naam Dhhaavahu ||

O mortal, meditate on the One Lord.

ਮਲਾਰ (ਮਃ ੧) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੫

Raag Malar Guru Nanak Dev

ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥

Apanee Path Saethee Ghar Jaavahu ||1|| Rehaao ||

You shall go to your true home with honor. ||1 Pause||

ਮਲਾਰ (ਮਃ ੧) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੫

Raag Malar Guru Nanak Dev

ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥

Thudhhano Saevehi Thujh Kiaa Dhaevehi Maangehi Laevehi Rehehi Nehee ||

Those who serve You - what can they give You? They beg for and receive what cannot remain.

ਮਲਾਰ (ਮਃ ੧) (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੫

Raag Malar Guru Nanak Dev

ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

Thoo Dhaathaa Jeeaa Sabhanaa Kaa Jeeaa Andhar Jeeo Thuhee ||2||

You are the Great Giver of all souls; You are the Life within all living beings. ||2||

ਮਲਾਰ (ਮਃ ੧) (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੬

Raag Malar Guru Nanak Dev

ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥

Guramukh Dhhiaavehi S Anmrith Paavehi Saehee Soochae Hohee ||

The Gurmukhs meditate, and receive the Ambrosial Nectar; thus they become pure.

ਮਲਾਰ (ਮਃ ੧) (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੭

Raag Malar Guru Nanak Dev

ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥

Ahinis Naam Japahu Rae Praanee Mailae Hashhae Hohee ||3||

Day and night, chant the Naam, the Name of the Lord, O mortal. It makes the filthy immaculate. ||3||

ਮਲਾਰ (ਮਃ ੧) (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੭

Raag Malar Guru Nanak Dev

ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥

Jaehee Ruth Kaaeiaa Sukh Thaehaa Thaeho Jaehee Dhaehee ||

As is the season, so is the comfort of the body, and so is the body itself.

ਮਲਾਰ (ਮਃ ੧) (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੮

Raag Malar Guru Nanak Dev

ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

Naanak Ruth Suhaavee Saehee Bin Naavai Ruth Kaehee ||4||1||

O Nanak, that season is beautiful; without the Name, what season is it? ||4||1||

ਮਲਾਰ (ਮਃ ੧) (੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੮

Raag Malar Guru Nanak Dev

ਮਲਾਰ ਮਹਲਾ ੧ ॥

Malaar Mehalaa 1 ॥

Malaar, First Mehl:

ਮਲਾਰ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੨੫੪

ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥

Karo Bino Gur Apanae Preetham Har Var Aan Milaavai ॥

I offer prayers to my Beloved Guru, that He may unite me with my Husband Lord.

ਮਲਾਰ (ਮਃ ੧) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੯

Raag Malar Guru Nanak Dev

ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥

Sun Ghan Ghor Seethal Man Moraa Laal Rathee Gun Gaavai ॥1॥

I hear the thunder in the clouds, and my mind is cooled and soothed; imbued with the Love of my Dear Beloved, I sing His Glorious Praises. ॥1॥

ਮਲਾਰ (ਮਃ ੧) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੯

Raag Malar Guru Nanak Dev

ਬਰਸੁ ਘਨਾ ਮੇਰਾ ਮਨੁ ਭੀਨਾ ॥

Baras Ghanaa Maeraa Man Bheenaa ॥

The rain pours down, and my mind is drenched with His Love.

ਮਲਾਰ (ਮਃ ੧) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੦

Raag Malar Guru Nanak Dev

ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥

Anmrith Boondh Suhaanee Heearai Gur Mohee Man Har Ras Leenaa ॥1॥ Rehaao ॥

The drop of Ambrosial Nectar pleases my heart; the Guru has fascinated my mind, which is drenched in the sublime essence of the Lord. ॥1॥Pause॥

ਮਲਾਰ (ਮਃ ੧) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੦

Raag Malar Guru Nanak Dev

ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥

Sehaj Sukhee Var Kaaman Piaaree Jis Gur Bachanee Man Maaniaa ॥

With intuitive peace and poise, the soul-bride is loved by her Husband Lord; her mind is pleased and appeased by the Guru's Teachings.

ਮਲਾਰ (ਮਃ ੧) (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੧

Raag Malar Guru Nanak Dev

ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥

Har Var Naar Bhee Sohaagan Man Than Praem Sukhaaniaa ||2||

She is the happy soul-bride of her Husband Lord; her mind and body are filled with joy by His Love. ||2||

ਮਲਾਰ (ਮਃ ੧) (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੨

Raag Malar Guru Nanak Dev

ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥

Avagan Thiaag Bhee Bairaagan Asathhir Var Sohaag Haree ||

Discarding her demerits, she becomes detached; with the Lord as her Husband, her marriage is eternal.

ਮਲਾਰ (ਮਃ ੧) (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੨

Raag Malar Guru Nanak Dev

ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥

Sog Vijog This Kadhae N Viaapai Har Prabh Apanee Kirapaa Karee ||3||

She never suffers separation or sorrow; her Lord God showers her with His Grace. ||3||

ਮਲਾਰ (ਮਃ ੧) (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੩

Raag Malar Guru Nanak Dev

ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥

Aavan Jaan Nehee Man Nihachal Poorae Gur Kee Outt Gehee ||

Her mind is steady and stable; she does not come and go in reincarnation.

ਮਲਾਰ (ਮਃ ੧) (੨) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੪

Raag Malar Guru Nanak Dev

ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥

Naanak Raam Naam Jap Guramukh Dhhan Sohaagan Sach Sehee ||4||2||

She takes the Shelter of the Perfect Guru. O Nanak, as Gurmukh, chant the Naam; you shall be accepted as the true soul-bride of the Lord. ||4||2||

ਮਲਾਰ (ਮਃ ੧) (੨) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੪

Raag Malar Guru Nanak Dev

ਮਲਾਰ ਮਹਲਾ ੧ ॥

Malaar Mehalaa 1 ||

Malaar, First Mehl:

ਮਲਾਰ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੨੫੪

ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥

Saachee Surath Naam Nehee Thripathae Houmai Karath Gavaaeiaa ||

They pretend to understand the Truth, but they are not satisfied by the Naam; they waste their lives in egotism.

ਮਲਾਰ (ਮਃ ੧) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੫੪ ਪੰ. ੧੫

Raag Malar Guru Nanak Dev